

ਡਖਣੇ ਮਃ ੫ ॥

Dakhanay, Fifth Mehl:

ਜੇ ਤੂ ਮਿਤ੍ਰੁ ਅਸਾਡੜਾ ਹਿਕ ਭੇਰੀ ਨਾ ਵੇਛੋੜਿ ॥

If You are my friend, then don't separate Yourself from me, even for an instant.

ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੇਹਿ ॥੧॥

My soul is fascinated and enticed by You; when will I see You, O my Love?
||1||

ਮਾਰੂ ਵਾਰ ਮਹਲਾ ੫ ਡਖਣੇ ਮਃ ੫

Vaar Of Maaroo, Fifth Mehl, Dakhanay, Fifth Mehl:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥

If You tell me to, O my Friend, I will cut off my head and give it to You.

ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥੧॥

My eyes long for You; when will I see Your Vision? ||1||